

ਸਿਰੀਰਾਗੁ ਮਹਲਾ ੧ ਘਰੁ ੨ ॥

Siree Raag, First Mehl, Second House:

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥

Wealth, the beauty of youth and flowers are guests for only a few days.

ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥

Like the leaves of the water-lily, they wither and fade and finally die. ||1||

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥

Be happy, dear beloved, as long as your youth is fresh and delightful.

ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥

But your days are few-you have grown weary, and now your body has grown old. ||1||Pause||

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥

My playful friends have gone to sleep in the graveyard.

ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥

In my double-mindedness, I shall have to go as well. I cry in a feeble voice. ||2||

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥

Haven't you heard the call from beyond, O beautiful soul-bride?

ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥

You must go to your in-laws; you cannot stay with your parents forever. ||3||

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥

O Nanak, know that she who sleeps in her parents' home is plundered in broad daylight.

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

She has lost her bouquet of merits; gathering one of demerits, she departs. ||4||24||